




(uten bilder)

- ✍ Ursula Natula
- 🔒 Jesse Pietersen
- 📧 Anu Gill
- 🗨 panjabi / bokmål
- 📖 nivå 2



Khalai snakker med plantene

ਖਾਲੀ ਪ੍ਰੇਮਾਂ ਨਾਲ ਗੱਲਬਾਤ ਕਰਦੀ ਹੈ

Barnebøker for Norge

barnebok.no

ਖਾਲੀ ਪ੍ਰੇਮਾਂ ਨਾਲ ਗੱਲਬਾਤ ਕਰਦੀ ਹੈ / Khalai

snakker med plantene

Skrevet av: Ursula Natula

Illustrert av: Jesse Pietersen

Oversatt av: Anu Gill (pa), Espen Stranger-

Johannessen (nb)

Denne fortellingen kommer fra African Storybook (africanstorybook.org) og er videreformidlet av Barnebøker for Norge (barnebok.no), som tilbyr barnebøker på mange språk som snakkes i Norge.

Dette verket er lisensiert under en Creative Commons

[Navngivelse 4.0 Internasjonal Lisens.](https://creativecommons.org/licenses/by/4.0/deed.no)

<https://creativecommons.org/licenses/by/4.0/deed.no>





ਇਹ ਖਲਾਈ ਹੈ। ਉਹ ਸੱਤ ਸਾਲ ਦੀ ਹੈ। ਉਸਦੀ ਭਾਸ਼ਾ, ਲੁਬੂਕੂਸੂ ਵਿੱਚ,
ਉਸਦੇ ਨਾਮ ਦਾ ਮਤਲਬ 'ਚੰਗਾ' ਹੈ।


...

Dette er Khalai. Hun er sju år gammel. Navnet
hennes betyr "den gode" på språket hennes,
lubukusu.

Khalai vaker opp og snakker med
 appelsintreet. "Vær så snill, appelsintre, voks
 deg stor og gi oss mange modne appelsiner."

...

ਸਭ ਨੇ ਕੁਦਰਤ ਦੀ ਸ਼ਕਤੀ ਨੂੰ ਮੰਨਿਆ ਅਤੇ ਕਹਿਣ ਲੱਗੇ,
 "ਮੈਂ ਵੀ ਵੱਡਾ ਹੋਣਾ ਚਾਹੁੰਦਾ ਹਾਂ।"





ਖਲਾਈ ਸਕੂਲ ਨੂੰ ਚੱਲ ਕੇ ਜਾਂਦੀ ਹੈ। ਰਾਹ ਵਿੱਚ, ਉਹ ਘਾਹ ਨਾਲ ਗੱਲਬਾਤ ਕਰਦੀ ਹੈ। “ਘਾਹ, ਕਿਰਪਾ ਕਰਕੇ ਤੁਸੀਂ ਹੋਰ ਹਰਿਆਲੀ ਪਾਉਂ ਅਤੇ ਸੁੱਕ ਨਾ ਜਾਇਓ।”

...

Khalai går til skolen. På veien snakker hun med gresset. “Vær så snill, gress, voks grønnere og ikke tørk ut.”



“ਸੰਤਰੇ ਅਜੇ ਵੀ ਹਰੇ ਹਨ,” ਖਲਾਈ ਨੇ ਹਉਕਾ ਲਿਆ। “ਮੈਂ ਤੁਹਾਨੂੰ ਕੱਲ੍ਹ ਨੂੰ ਵੇਖਾਂਗੀ, ਸੰਤਰੇ ਦੇ ਰੁੱਖ,” ਖਲਾਈ ਕਹਿੰਦੀ ਹੈ। “ਸ਼ਾਇਦ ਫਿਰ ਤੁਹਾਡੇ ਕੋਲ ਮੇਰੇ ਲਈ ਪੱਕਾ ਸੰਤਰਾ ਹੋਵੇਗਾ!”


...

“Appelsinene er fortsatt grønne”, sukker Khalai. “Vi sees i morgen, appelsintre”, sier Khalai. “Kanskje du har en moden appelsin til meg da!”

Khalai går forbi ville blomster. "Vær så snill, blomster, fortsett å blomstre så jeg kan sette blomster i håret."

...


ਖਾਲੀ ਜੰਗਲੀ ਫੁੱਲਾਂ ਕੋਲ ਲੰਘਦੀ ਹੈ। "ਫੁੱਲ, ਕਿਰਪਾ ਕਰਕੇ ਤੁਸੀਂ ਖਿੜੇ ਰਹੋ ਤਾਂ ਕੇ ਮੈਂ ਤੁਹਾਨੂੰ ਆਪਣੇ ਵਾਲਾਂ ਵਿੱਚ ਸਜਾ ਸਕਾਂ।"



Når Khalai kommer hjem fra skolen, besøker hun appelsintreet. "Er appelsinene dine modne ennå?" spør Khalai.

...

ਖਾਲੀ ਸਕੂਲ ਤੋਂ ਵਾਪਸ ਆ ਕੇ, ਸੁੱਤਰੇ ਦੇ ਰੁੱਖ ਨੂੰ ਖਿੜਦੀ ਹੈ। "ਕੀ ਤੁਹਾਡੇ ਸੁੱਤਰੇ ਹੁਣ ਪੱਕੇ ਹਨ?" ਖਾਲੀ ਪੁੱਛਦੀ ਹੈ।





ਸਕੂਲ ਵਿੱਚ, ਖਲਾਈ ਆਂਗਣ ਦੇ ਵਿਚਕਾਰ ਰੁੱਖ ਨਾਲ ਗੱਲਬਾਤ ਕਰਦੀ ਹੈ। “ਰੁੱਖ, ਕਿਰਪਾ ਕਰਕੇ ਵੱਡੀਆਂ ਟਾਹਣੀਆਂ ਉਗਾਓ ਤਾਂ ਕੇ ਅਸੀਂ ਤੁਹਾਡੀ ਛਾਂ ਵਿੱਚ ਪੜ੍ਹ ਸਕੀਏ।”

...

På skolen snakker Khalai med treet midt i skolegården. “Vær så snill, tre, voks ut store grener så vi kan lese under skyggen din.”



ਖਲਾਈ ਸਕੂਲ ਦੇ ਆਲੇ ਦੁਆਲੇ ਝਾੜੀਆਂ ਦੀ ਵਾੜ ਨਾਲ ਗੱਲਬਾਤ ਕਰਦੀ ਹੈ। “ਕਿਰਪਾ ਕਰਕੇ ਮਜ਼ਬੂਤ ਬਣੋ ਅਤੇ ਬੁਰੇ ਲੋਕਾਂ ਨੂੰ ਅੰਦਰ ਆਉਣ ਤੋਂ ਰੋਕੋ।”

...

Khalai snakker med hekken rundt skolen sin. “Vær så snill, voks deg stor og stopp uvedkommende fra å komme inn.”